



Punjab Government Gazette

Published by Authority

No. 4] CHANDIGARH, FRIDAY, JANUARY 24, 2025 (MAGHA 4, 1946 SAKA)

PART I

Punjab Government Notifications and Orders

ਪੰਜਾਬ ਸਰਕਾਰ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ

(ਇਮਾਰਤਾਂ ਤੇ ਸੜਕਾਂ-2 ਸ਼ਾਖਾ)

ਹੁਕਮ

ਮਿਤੀ 29 ਦਸੰਬਰ, 2023

ਨੰ: WSSD-BR201/27/2020-6BR2/1/749709/2023.- ਸ਼੍ਰੀ ਜਗਜੀਤ ਸਿੰਘ, ਉਪ ਮੰਡਲ ਇੰਜੀਨੀਅਰ (ਸੀਨੀਅਰਤਾ ਨੰਬਰ ਕੋਡ ਨੰਬਰ 837/1159) (ਡਿਪਲੋਮਾ ਹੋਲਡਰ) (IHRMS CODE 199443), ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਉਪ ਮੰਡਲ ਨੰਬਰ 4, ਪਟਿਆਲਾ (ਅਧੀਨ ਦਫਤਰ ਕਾਰਜਕਾਰੀ ਇੰਜੀਨੀਅਰ, ਜਲ ਸਪਲਾਈ ਅਤੇ ਸੈਨੀਟੇਸ਼ਨ ਮਕੈਨੀਕਲ ਮੰਡਲ, ਪਟਿਆਲਾ) ਦੀ 58 ਸਾਲ ਦੀ ਉਮਰ ਪੂਰੀ ਹੋਣ ਤੇ ਅਧਿਕਾਰੀ ਨੂੰ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਜਿਲਦ-1 ਭਾਗ-1 ਦੇ ਨਿਯਮ 3.26 (ੳ) ਅਧੀਨ ਮਿਤੀ 31.12.2023 ਤੋਂ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।

2. ਇਸ ਤੋਂ ਇਲਾਵਾ ਅਧਿਕਾਰੀ ਵਿਰੁੱਧ ਜੇਕਰ ਕੋਈ ਕ੍ਰਿਮੀਨਲ, ਸਿਵਲ ਕੇਸ, ਵਿਜ਼ੀਲੈਂਸ ਕੇਸ ਜਾਂ ਅਨੁਸ਼ਾਸ਼ਨੀ ਕਾਰਵਾਈ ਦਾ ਮਾਮਲਾ ਧਿਆਨ ਵਿਚ ਆਉਂਦਾ ਹੈ ਤਾਂ ਸਰਕਾਰ ਦੁਆਰਾ ਇਨ੍ਹਾਂ ਹੁਕਮਾਂ ਨੂੰ ਮੁੜ ਵਿਚਾਰਿਆ ਜਾ ਸਕਦਾ ਹੈ ਜਾਂ ਅਧਿਕਾਰੀ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਭਾਗ 2 ਦੇ ਨਿਯਮ 2.2 ਅਧੀਨ ਕਾਰਵਾਈ ਕੀਤੀ ਜਾ ਸਕਦੀ ਹੈ।

3. ਅਧਿਕਾਰੀ ਦੀ ਰਿਟਾਇਰਮੈਂਟ ਉਪਰੰਤ ਜਲ ਸਪਲਾਈ ਅਤੇ ਸੈਨੀਟੇਸ਼ਨ ਉਪ ਮੰਡਲ ਨੰ.4, ਪਟਿਆਲਾ ਦਾ ਵਾਧੂ ਚਾਰਜ ਇੰਜ. ਅੰਮ੍ਰਿਤਸ਼ਿਵਰਾਜ ਸਿੰਘ ਚਾਹਲ, ਉਪ ਮੰਡਲ ਇੰਜੀਨੀਅਰ, ਜਲ ਸਪਲਾਈ ਅਤੇ ਸੈਨੀਟੇਸ਼ਨ ਉਪ ਮੰਡਲ ਨੰ.5, ਪਟਿਆਲਾ ਨੂੰ ਦਿੱਤਾ ਜਾਂਦਾ ਹੈ। ਇਸ ਵਾਧੂ ਚਾਰਜ ਦੇ ਬਦਲੇ ਅਧਿਕਾਰੀ ਨੂੰ ਕੋਈ ਵੀ ਵਾਧੂ ਵਿੱਤੀ ਲਾਭ ਮਿਲਣਯੋਗ ਨਹੀਂ ਹੋਣਗੇ।

ਗੁਰਕਿਰਤ ਕ੍ਰਿਪਾਲ ਸਿੰਘ, ਆਈ.ਏ.ਐਸ.

ਸਕੱਤਰ, ਪੰਜਾਬ ਸਰਕਾਰ,

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ।

ਚੰਡੀਗੜ੍ਹ

ਮਿਤੀ 24 ਦਸੰਬਰ, 2023